

ਸਟੇਟ ਅਤੇ ਬੀਏਟਰ ਦਾ ਰਿਸ਼ਤਾ

ਗੁਰਸ਼ਰਨ ਸਿੰਘ

ਇਸ ਵਿਸ਼ੇ 'ਤੇ ਗੱਲ ਕਰਦਿਆਂ ਮੈਂ ਅੱਜ ਦੀ ਸਟੇਟ ਦੀ ਜਟਿਲਤਾ ਬਾਰੇ ਕੋਈ ਅਕਾਦਮਿਕ ਬਹਿਸ ਨਹੀਂ ਕਰਾਂਗਾ ਤੇ ਨਾ ਹੀ ਸਟੇਟ ਅਤੇ ਬੀਏਟਰ ਦੇ ਆਪਸੀ ਰਿਸ਼ਤੇ ਬਾਰੇ ਪਿਛਲੇ ਇਤਿਹਾਸ ਦਾ ਕੋਈ ਜ਼ਿਕਰ ਕਰਾਂਗਾ। ਮੈਂ ਆਪਣੀ ਹੀ ਸਟੇਟ ਦੀ ਅਤੇ ਇਸ ਦੀ ਬੀਏਟਰ ਨਾਲ ਜਾਂ ਬੀਏਟਰ ਦੇ ਵਰਕਰਾਂ ਨਾਲ ਰਿਸ਼ਤੇ ਦੀ ਗੱਲ ਕਰਾਂਗਾ। 1955 ਵਿਚ ਕਾਂਗਰਸ ਪਾਰਟੀ ਦਾ ਸੈਸ਼ਨ ਅੰਮ੍ਰਿਤਸਰ ਹੋਇਆ ਤਾਂ ਮੈਨੂੰ ਵੀ ਉਥੇ ਇਕ ਸਰਕਾਰੀ ਅਦਾਰੇ ਵੱਲੋਂ ਇਕ ਨਾਟਕ ਵੇਖਣ ਦਾ ਮੌਕਾ ਮਿਲਿਆ। ਇਹ ਇਕ ਪਿੰਡ ਦੀ ਕਹਾਣੀ ਸੀ। ਇਸ ਨਾਟਕ ਵਿਚ ਉਹ ਸਭ ਕੁਝ ਸੀ ਜੋ ਬਾਅਦ ਵਿਚ ਵੀਹ-ਨੁਕਾਤੀ ਪ੍ਰੋਗਰਾਮ ਦਾ ਖਰੜਾ ਬਣਿਆ। ਇਸ ਨਾਟਕ ਵਿਚ ਬੀਏਟਰ ਦੇ ਸਾਰੇ ਅੰਸ਼ ਸਨ। ਬਾਕਾਇਦਾ ਕਹਾਣੀ ਸੀ, ਪਲਾਟ ਸੀ, ਨਾਟਕੀ ਬਣਤਰ ਸੀ, ਨਾਟਕੀ ਵਾਰਤਾਲਾਪ ਸੀ। ਮੈਂ ਕਵੁਂਗਾ ਕਿ ਉਸ ਵੇਲੇ ਇਹ ਉਸ ਸਟੇਟ ਦਾ ਬੀਏਟਰ ਸੀ, ਜਿਸ ਸਟੇਟ ਕੋਲ ਆਪਣੇ ਲੋਕਾਂ ਨੂੰ ਦੇਣ ਲਈ ਕੁਝ ਪਲੈਨ ਸੀ। ਮੇਰਾ ਕਹਿਣ ਦਾ ਮਤਲਬ ਹੈ ਕਿ ਪਬਲਿਕ ਗੀਲੇਸ਼ਨ ਦਾ ਨਾਟਕ ਹੁੰਦਿਆਂ ਹੋਇਆਂ ਵੀ ਇਕ ਚੰਗਾ ਬੀਏਟਰ ਸੀ।

ਇਹ ਮੁੱਢਲੀ ਗੱਲ ਕਹਿ ਕੇ ਮੈਂ ਹੁਣ ਸਟੇਟ ਤੇ ਬੀਏਟਰ ਦੇ ਆਪਸੀ ਸੰਬੰਧ ਦੀ ਗੱਲ ਕਰਦਾ ਹਾਂ। ਬੀਏਟਰ ਦੀਆਂ ਸਰਗਰਮੀਆਂ ਨੂੰ ਦੋ ਹੈਫਿੰਗਾਂ ਥੱਲੇ ਵੰਡਿਆ ਜਾ ਸਕਦਾ ਹੈ:

ਪਹਿਲਾ ਉਹ ਬੀਏਟਰ, ਜੋ ਸਟੇਟ ਦੀ ਸਰਪ੍ਰਸਤੀ ਥੱਲੇ ਚਲਦਾ ਹੈ ਜਾਂ ਕਹਿ ਲਵੇ ਕਿ ਸਟੇਟ ਦੇ ਪੈਸੇ ਜਾਂ ਸਟੇਟ ਦੇ ਪ੍ਰਬੰਧ ਦਾ ਮੁਹਤਾਜ਼ ਹੈ।

ਦੂਜਾ ਉਹ ਬੀਏਟਰ, ਜੋ ਸਟੇਟ ਦੀ ਸਰਪ੍ਰਸਤੀ ਦਾ ਮੁਹਤਾਜ਼ ਨਹੀਂ।

ਪੰਜਾਬ ਦੀ ਬੀਏਟਰ ਲਹਿਰ ਵਿਚ ਇਹ ਦੋਨੋਂ ਰੁਝਾਨ ਮਿਲਦੇ ਹਨ ਤੇ ਉਹ ਆਪਣੇ-ਆਪਣੇ ਤਰੀਕੇ ਨਾਲ ਬੀਏਟਰ ਦਾ ਵਿਕਾਸ ਕਰ ਰਹੇ ਹਨ।

(1) ਸਰਕਾਰੀ ਸਰਪ੍ਰਸਤੀ ਵਾਲਾ ਬੀਏਟਰ

ਬੀਏਟਰ ਦੇ ਵਿਕਾਸ ਲਈ ਸਰਕਾਰੀ ਸਰਪ੍ਰਸਤੀ ਕੋਈ ਗੁਨਾਹ ਨਹੀਂ। ਸਰਕਾਰ ਦਾ ਪੈਸਾ ਵੀ ਲੋਕਾਂ ਦਾ ਹੀ ਪੈਸਾ ਹੈ। ਜੇਕਰ ਸਰਕਾਰ ਦਾ ਇਹ ਪੈਸਾ ਚੰਗੇ ਕੰਮਾਂ ਵਿਚ ਲੱਗ ਜਾਏ ਤਾਂ ਚੰਗੀ ਗੱਲ ਹੈ। ਸਰਕਾਰ ਦੀ ਸਰਪ੍ਰਸਤੀ ਵਾਲਾ ਜਾਂ ਕਹਿ ਲਵੇ ਸਰਕਾਰ ਦਾ ਆਖਣਾ ਇਕ ਬੀਏਟਰ, ਪਬਲਿਕ ਗੀਲੇਸ਼ਨਜ਼ ਦਾ ਬੀਏਟਰ ਹੈ। ਇਹ ਬੀਏਟਰ ਸਰਕਾਰ ਦੀ ਜ਼ਰੂਰਤ ਦਾ ਹੈ ਤੇ ਇਹੋ ਜਿਹਾ ਬੀਏਟਰ ਕਾਇਮ ਰੱਖਣਾ ਸਰਕਾਰ ਦਾ ਹੱਕ ਵੀ ਹੈ। ਉਹ ਸਰਕਾਰ ਦੇ ਪ੍ਰਚਾਰ ਮਾਧਿਅਮ ਦਾ ਇਕ ਹਿੱਸਾ ਹੈ। ਇਹ ਭੈੜਾ ਬੀਏਟਰ ਵੀ ਹੋ ਸਕਦਾ ਹੈ ਤੇ ਚੰਗਾ ਬੀਏਟਰ ਵੀ ਹੋ ਸਕਦਾ ਹੈ। ਕੈਰੋਂ ਵੇਲੇ ਜਦੋਂ ਸਰਕਾਰ ਦੀ ਚੰਗੀ ਸਾਖ ਸੀ ਤਾਂ ਪਬਲਿਕ ਗੀਲੇਸ਼ਨ ਦਾ ਬੀਏਟਰ ਵੀ ਸਾਰਬਿਕ ਸੀ। ਸਰਕਾਰ ਦੇ ਹਰ ਮਹਿਕਮੇ ਵਿਚ ਜਦੋਂ

ਭਿਸ਼ਟਾਚਾਰ ਪ੍ਰਯਾਨ ਹੋ ਗਿਆ ਤਾਂ ਸਰਕਾਰ ਦੇ ਪਬਲਿਕ ਰੀਲੇਸ਼ਨਜ਼ ਮਹਿਕਮੇ ਤੋਂ ਕਿਸੇ ਚੰਗੇ ਕੰਮ ਦੀ ਆਸ ਨਹੀਂ ਰੱਖੀ ਜਾ ਸਕਦੀ ਸੀ। ਪਬਲਿਕ ਰੀਲੇਸ਼ਨ ਦਾ ਬੀਏਟਰ ਸਟੇਟ ਦੀ ਨੌਕਰੀ ਕਰਦਾ ਹੈ, ਸਟੇਟ ਕੋਲੋਂ ਤਨਖਾਹ ਲੈਂਦਾ ਹੈ ਤੇ ਸਟੇਟ ਦੀ ਸੇਵਾ ਕਰਨਾ ਉਹਦਾ ਫਰਜ਼ ਹੈ। ਜੇ ਕਾਂਗਰਸੀਆਂ ਦਾ ਰਾਜ ਹੈ ਤਾਂ ਉਹ ਮਹਿਕਮਾ ਉਸ ਕਿਸਮ ਦਾ ਬੀਏਟਰ ਕਰੇਗਾ ਜੋ ਕਾਂਗਰਸ ਦੀਆਂ ਨੀਤੀਆਂ ਨੂੰ ਮਾਫਕ ਆਉਂਦਾ ਹੋਵੇ। ਜੇ ਅਕਾਲੀਆਂ ਦਾ ਰਾਜ ਹੋਵੇਗਾ ਤਾਂ ਉਹ ਧਾਰਮਿਕ ਨਾਟਕਾਂ ਦੀ ਭਾਲ ਕਰੇਗਾ। ਸਮੇਂ ਦੀ ਹਕੂਮਤ ਦੀ ਸੇਵਾ ਕਰਨਾ ਉਸ ਬੀਏਟਰ ਦਾ ਖਾਸਾ ਹੈ। ਇਸ ਬੀਏਟਰ ਦੇ ਕੰਮ ਦਾ ਮੁਲਾਂਕਣ ਇਸ ਦਿਸ਼ਟੀ ਨਾਲ ਕੀਤਾ ਜਾਣਾ ਚਾਹੀਦਾ ਹੈ। ਪੰਜਾਬ ਦੀ ਬੀਏਟਰ ਹਿਸਟਰੀ ਵਿਚ ‘ਲਾਈਟ ਐਂਡ ਸਾਊਂਡ’ ਵਾਲਾ ਖੁੱਲ੍ਹਾ ਬੀਏਟਰ, ਇਸ ਬੀਏਟਰ ਦੀ ਦੇਣ ਹੈ, ਜਿਸ ਵਿਚ ਸਟੇਟ ਦੇ ਅਸੀਮ ਸਾਧਨਾਂ ਨੂੰ ਕਲਾਮਈ ਢੰਗ ਨਾਲ ਵਰਤਿਆ ਗਿਆ।

ਸਰਕਾਰੀ ਸਰਪ੍ਸਤੀ ਦਾ ਦੂਜਾ ਬੀਏਟਰ ਹੋਂਦ ਵਿਚ ਆਉਂਦਾ ਹੈ, ਜਦੋਂ ਹੋਰ ਵਿਕਾਸ ਦੀਆਂ ਸਕੀਮਾਂ ਵਾਕੁਰ ਬੀਏਟਰ ਦਾ ਵਿਕਾਸ ਵੀ ਸਰਕਾਰੀ ਨੀਤੀ ਦਾ ਇਕ ਭਾਗ ਬਣ ਜਾਂਦਾ ਹੈ। ਯੂਨੀਵਰਸਿਟੀ ਬੀਏਟਰ ਵੀ ਇਸ ਸਿਰਲੇਖ ਥੱਲੇ ਆਉਂਦਾ ਹੈ। ਸਰਕਾਰ ਦੇ ਪੈਸੇ ਨਾਲ ਵੱਖ-ਵੱਖ ਅਕੈਡਮੀਆਂ, ਮਹਿਕਮੇ ਤੇ ਕੇਂਦਰ ਥੱਲੇ ਜਾਂਦੇ ਹਨ। ਮੈਂ ਆਪ ਭਾਵੇਂ ਉਨ੍ਹਾਂ ਲੋਕਾਂ ਵਿਚੋਂ ਹਾਂ ਜੋ ਇਹ ਸਮਝਦੇ ਹਨ ਕਿ ਸਰਕਾਰ ਦੀ ਹਰ ਵਿਕਾਸ ਨੀਤੀ ਪਿੱਛੇ ਇਕ ਜਮਾਤੀ ਨਜ਼ਰੀਆ ਕੰਮ ਕਰ ਰਿਹਾ ਹੁੰਦਾ ਹੈ, ਪਰ ਮੈਂ ਇਹ ਮੰਨਣ ਤੋਂ ਕੋਈ ਇਨਕਾਰ ਨਹੀਂ ਕਿ ਬੀਏਟਰ ਦੇ ਵਿਕਾਸ ਵਿਚ ਇਸ ਕਿਸਮ ਦੀ ਸਰਪ੍ਸਤੀ ਦੀ ਦੇਣ ਨੂੰ ਡੁਟਿਆਇਆ ਨਹੀਂ ਜਾ ਸਕਦਾ। ਬੀਏਟਰ ਇਕ ਮਹਿੰਗਾ ਕਲਾ ਮਾਧਿਅਮ ਹੈ। ਨਾਟਕ ਦੀ ਤਿਆਰੀ ਲਈ ਤੇ ਉਨ੍ਹਾਂ ਦਰਸ਼ਕਾਂ ਤੱਕ ਪਹੁੰਚਾਣ ਲਈ ਜੋ ਸਾਧਨ ਚਾਹੀਦੇ ਹਨ, ਉਹ ਸਾਧਾਰਨ ਕਲਾਕਾਰਾਂ ਦੇ ਗਰੁੱਪਾਂ ਦੀ ਪਹੁੰਚ ਤੋਂ ਬਹੁਤੀ ਵਾਰ ਬਾਹਰ ਹੁੰਦੇ ਹਨ। ਇਸ ਲਈ ਬੀਏਟਰ ਦੇ ਵਿਕਾਸ ਲਈ ਇਕ ਕਿਸਮ ਦੀ ਸਰਪ੍ਸਤੀ ਨੂੰ ਸਵੀਕਾਰ ਕਰਨ ਤੋਂ ਇਨਕਾਰੀ ਹੋਣਾ ਗੈਰ-ਯਥਾਰਥਕ ਹੋਵੇਗਾ।

ਸਰਕਾਰੀ ਸਰਪ੍ਸਤੀ ਦਾ ਤੀਜਾ ਬੀਏਟਰ ਹੈ ਜੋ ਜ਼ਮੀਰ ਫਰੋਸ਼ਾਂ ਦਾ ਬੀਏਟਰ ਹੈ। ਜਿਸ ਤਰ੍ਹਾਂ ਮੈਂ ਉਤੇ ਕਿਹਾ ਹੈ ਕਿ ਸੁਹਿਰਦ ਬੀਏਟਰ ਲਈ ਸਰਕਾਰ ਕੋਲੋਂ ਗ੍ਰਾਂਟ ਲੈਣਾ ਕੋਈ ਗੁਨਾਹ ਨਹੀਂ। ਸਰਕਾਰ ਦਾ ਪੈਸਾ ਲੋਕਾਂ ਦਾ ਪੈਸਾ ਹੈ, ਪਰ ਗ੍ਰਾਂਟ ਲੈਣਾ ਤੇ ਗ੍ਰਾਂਟ ਲਈ ਗੰਢ-ਤੁੱਪ ਕਰਨੀ ਦੋ ਵੱਖਰੇ ਅਮਲ ਹਨ। ਸਬੰਧਤ ਅਧਿਕਾਰੀਆਂ ਲਈ ਦਾਰੂ ਪਾਰਟੀਆਂ ਕਰਨੀਆਂ, ਵਜ਼ੀਰਾਂ ਤੇ ਸਰਕਾਰੇ-ਦੁਆਰੇ ਮੂੰਹ ਲੱਗਦੇ ਵਿਅਕਤੀਆਂ ਨੂੰ ਰਿਹਰਸਲਾਂ ‘ਤੇ ਬੁਲਾਉਣਾ ਤੇ ਕੁੜੀਆਂ ਕਲਾਕਾਰਾਂ ਨੂੰ ਉਨ੍ਹਾਂ ਨਾਲ ਮਿਲਾਣਾ ਤੇ ਸ਼ਾਬਾਸ਼ ਦੇ ਬਹਾਨੇ ਉਨ੍ਹਾਂ ਨੂੰ ਕਲਾਵੇ ਵਿਚ ਲੈਣਾ, ਇਹ ਸਭ ਗੰਢ-ਤੁੱਪ ਦੀਆਂ ਕਾਰਵਾਈਆਂ ਹਨ। ਸਰਕਾਰੀ ਸਰਪ੍ਸਤੀ ਦਾ ਇਹੀ ਰੂਪ ਬੀਏਟਰ ਦੇ ਵਿਕਾਸ ਲਈ ਸਭ ਤੋਂ ਵੱਡਾ ਖਤਰਾ ਹੈ।

(2) ਗੈਰ-ਸਰਕਾਰੀ ਸਰਪ੍ਸਤੀ ਵਾਲਾ ਬੀਏਟਰ

ਇਸ ਬੀਏਟਰ ਦੀਆਂ ਵੀ ਦੋ ਸਪੱਸ਼ਟ ਧਾਰਾਵਾਂ ਹਨ। ਇਕ ਧਾਰਾ ਤਾਂ ਉਹ ਹੈ ਜਾਂ ਉਸ ਵਿਚ ਉਹ ਲੋਕ ਆਉਂਦੇ ਹਨ ਜੋ ਆਪਣੇ ਬੀਏਟਰ ਦੇ ਸ਼ੌਕ ਨੂੰ ਪੂਰਾ ਕਰਨ ਲਈ ਸ਼ੌਕੀਆ

ਨਾਟਕ ਗਰੁੱਪ ਬਣਾਉਂਦੇ ਹਨ। ਸਮਾਜ ਸੁਧਾਰ ਦੇ ਵਿਸ਼ੇ ਲੈ ਕੇ ਉਹ ਆਪਣੇ ਤੌਰ 'ਤੇ ਨਾਟਕ ਕਰਦੇ ਹਨ, ਆਪਸ ਵਿਚ ਫੰਡ ਪਾ ਕੇ ਜਾਂ ਦੋਸਤਾਂ-ਯਾਰਾਂ ਕੋਲੋਂ ਫੰਡ ਇਕੱਠਾ ਕਰਕੇ ਉਹ ਆਪਣੇ ਖਰਚੇ ਪੂਰੇ ਕਰਦੇ ਹਨ। ਰਾਮ ਲੀਲਾ ਕਰਨ ਵਾਲੇ ਗਰੁੱਪ ਵੀ ਇਸੇ ਕੈਟਾਗਰੀ ਵਿਚ ਆਉਂਦੇ ਹਨ। ਬਹੁਤ ਥਾਵਾਂ 'ਤੇ ਇਹ ਗਰੁੱਪ ਚੰਗੇ ਨਿਰਦੇਸ਼ਕਾਂ ਬੱਲੇ ਥੀਏਟਰ ਦੇ ਵਿਕਾਸ ਲਈ ਚੰਗਾ ਕੰਮ ਕਰ ਰਹੇ ਹਨ। ਮੈਂ ਇਹ ਜ਼ਿਕਰ ਕਰਨਾ ਜ਼ਰੂਰੀ ਸਮਝਿਆ ਹੈ ਤਾਂ ਜੋ ਇਹ ਪ੍ਰਭਾਵ ਨਾ ਹੋਵੇ ਕਿ ਥੀਏਟਰ ਦੇ ਵਿਕਾਸ ਲਈ ਸਰਕਾਰੀ ਸਰਪ੍ਰਸਤੀ ਇਕ ਜ਼ਰੂਰੀ ਸ਼ਰਤ ਹੈ।

ਸਰਕਾਰੀ ਸਰਪ੍ਰਸਤੀ ਤੋਂ ਆਜ਼ਾਦ ਥੀਏਟਰ ਦੀ ਜੋ ਦੂਜੀ ਧਾਰਾ ਹੈ ਅਤੇ ਜੋ ਬਾਕੀ ਹਿੰਦੇਸਤਾਨ ਵਿਚ ਵੀ ਅਤੇ ਖਾਸ ਕਰਕੇ ਪੰਜਾਬ ਵਿਚ ਬੜੀ ਸਰਗਰਮ ਹੈ, ਉਹ ਬਹੁਤਾ ਕਰਕੇ ਸਿਆਸੀ ਜਾਂ ਅਵਾਮੀ ਥੀਏਟਰ ਹੈ ਅਤੇ ਆਮ ਤੌਰ 'ਤੇ ਉਹ ਸਟੇਟ-ਵਿਰੋਧੀ ਹੈ। ਇਸ ਥੀਏਟਰ ਨੂੰ ਅਸੀਂ 'ਡਾਇਲੈਕਟੀਕਲ ਥੀਏਟਰ' ਕਹਿੰਦੇ ਹਾਂ। ਇਹਦੇ ਵਿਕਾਸ ਦੇ ਆਪਣੇ ਨਿਯਮ ਹਨ ਅਤੇ ਆਪਣੇ ਹੀ ਰੂਪ ਹਨ। ਇਹਦੇ ਲਕਸ਼ ਹਨ ਕਿ ਆਮ ਲੋਕਾਂ ਨੂੰ ਉਨ੍ਹਾਂ ਦੇ ਆਪਣੇ ਹੱਕਾਂ ਬਾਰੇ ਚੇਤਨ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਆਪਣੇ ਹੱਕਾਂ ਲਈ ਸੰਘਰਸ਼ ਕਰਨ ਦੀ ਪ੍ਰੇਰਨਾ ਦਿੱਤੀ ਜਾਵੇ। ਇਹ ਥੀਏਟਰ ਉਡੀਕ ਨਹੀਂ ਕਰ ਸਕਦਾ ਕਿ ਲੋਕ ਉਹਦੇ ਤੱਕ ਚੱਲ ਕੇ ਆਉਣ। ਇਸ ਲਈ ਉਹਨੇ ਐਸੇ ਰੂਪ ਅਪਨਾਉਣੇ ਹਨ ਕਿ ਉਹ ਲੋਕਾਂ ਤੱਕ ਚੱਲ ਕੇ ਜਾ ਸਕੇ। ਇਹਦੇ ਲਈ ਉਹਦੀ ਮੋਬਾਲਿਟੀ ਬਹੁਤ ਆਸਾਨ ਹੋਣੀ ਚਾਹੀਦੀ ਹੈ। ਸਾਮਾਨ ਥੋੜ੍ਹਾ ਹੋਣਾ ਚਾਹੀਦਾ ਹੈ। ਪਾਤਰ ਥੋੜ੍ਹੇ ਹੋਣੇ ਚਾਹੀਦੇ ਹਨ। ਵਿਸ਼ਿਆਂ ਦੀ ਚੋਣ ਇਸ ਤਰ੍ਹਾਂ ਹੋਣੀ ਚਾਹੀਦੀ ਹੈ ਕਿ ਉਹ ਲੋਕਾਂ ਦੇ ਆਪਣੇ ਮਸਲੇ ਹੋਣ। ਗਲੀਆਂ ਦਾ ਥੀਏਟਰ (ਸਟਰੀਟ ਥੀਏਟਰ) ਇਸ ਵਿਚਾਰਪਾਰਾ ਦੀ ਥੀਏਟਰ ਨੂੰ ਚੋਣ ਹੈ।

ਨਿਰਣਾਇਕ ਗੱਲ

ਥੀਏਟਰ ਇਕ ਸ਼ਕਤੀਸ਼ਾਲੀ ਮਾਧਿਅਮ ਹੈ ਅਤੇ ਜਦੋਂ ਅਸੀਂ ਸਟੇਟ ਅਤੇ ਥੀਏਟਰ ਦੇ ਆਪਸੀ ਰਿਸ਼ਤੇ ਦੀ ਗੱਲ ਕਰਦੇ ਹਾਂ ਤਾਂ ਸਾਨੂੰ ਇਹ ਸਵੀਕਾਰ ਕਰਨਾ ਪਵੇਗਾ ਕਿ ਥੀਏਟਰ ਦੀਆਂ ਦੋ ਧਾਰਨਾਵਾਂ ਨਾਲ-ਨਾਲ ਚੱਲਣਗੀਆਂ। ਸਰਕਾਰੀ ਸਰਪ੍ਰਸਤੀ ਵਾਲਾ ਸਰਕਾਰ-ਪੱਖੀ ਥੀਏਟਰ ਅਤੇ ਸਰਕਾਰ-ਵਿਰੋਧੀ ਥੀਏਟਰ। ਇਨ੍ਹਾਂ ਦੇ ਵਿਸ਼ੇ ਅਤੇ ਇਨ੍ਹਾਂ ਦੇ ਰੂਪ ਵੱਖ-ਵੱਖ ਹੋਣਗੇ। ਸਰਕਾਰੀ ਸਰਪ੍ਰਸਤੀ ਵਾਲਾ ਥੀਏਟਰ ਉਹ ਵਿਸ਼ਾ ਚੁਣੇਗਾ ਕਿ ਲੋਕਾਂ ਨੂੰ ਉਨ੍ਹਾਂ ਦੀਆਂ ਤਕਲੀਫਾਂ ਦਾ ਅਹਿਸਾਸ ਨਾ ਹੋਵੇ। ਸਗੋਂ ਉਨ੍ਹਾਂ ਨੂੰ ਐਸੀ ਗੁੜ੍ਹਤੀ ਦਿੱਤੀ ਜਾਏ ਕਿ ਉਨ੍ਹਾਂ ਨੂੰ ਤਕਲੀਫਾਂ ਭੁੱਲ ਜਾਣ। ਮਾਸੂਕਾ ਦੀ ਖਾਤਰ ਮੱਝੀਆਂ ਚਾਰਨ ਵਾਲੇ, ਪੱਟ ਚੀਰ ਕੇ ਮਾਸ ਖਵਾਉਣ ਵਾਲੇ, ਮਾਸੂਕਾ ਦੇ ਡਰਾਵਾਂ ਹੱਥੋਂ ਮਰਨ ਵਾਲੇ ਉਨ੍ਹਾਂ ਦੇ ਨਾਇਕ ਹੋਣਗੇ। ਉਹ ਆਪਣੇ ਵਿਸ਼ਿਆਂ ਵਿਚ ਪਰੰਪਰਾ ਦੀ ਗੱਲ ਬਹੁਤੀ ਕਰਨਗੇ, ਅੱਜ ਦੀ ਗੱਲ ਥੋੜ੍ਹੀ ਕਰਨਗੇ, ਜਦੋਂਕਿ ਵਿਰੋਧੀ ਥੀਏਟਰ ਅੱਜ ਦੇ ਨਾਇਕਾਂ ਦੀ ਗੱਲ ਕਰੇਗਾ, ਸੰਘਰਸ਼ ਦੀ ਗੱਲ ਕਰੇਗਾ। ਸਰਕਾਰੀ ਥੀਏਟਰ ਦਾ ਖਾਸਾ ਚਕਾਚੌਂਧ ਕਰਨ ਵਾਲਾ ਥੀਏਟਰ ਹੋਵੇਗਾ, ਜਦੋਂਕਿ ਅਵਾਮੀ ਥੀਏਟਰ ਸਾਦਗੀ ਅਤੇ ਸਪੱਸ਼ਟਤਾ ਨੂੰ ਪਹਿਲ ਦੇਵੇਗਾ। ਤੁਸੀਂ ਜਿਸ ਥੀਏਟਰ ਦੀ ਚੋਣ ਕਰਨੀ ਹੈ, ਥੜਾ ਸਪਸ਼ਟ ਹੋ ਕੇ ਇਹ ਚੋਣ ਕਰਨੀ

ਚਾਹੀਦੀ ਹੈ। ਉੱਝ ਤਾਂ ਰਾਜਿਆਂ-ਮਹਾਰਾਜਿਆਂ ਦੇ ਜ਼ਮਾਨਿਆਂ ਵਿਚ ਵੀ ਸਿਰਜਣਾਤਮਕ ਕਲਾਕਾਰ ਦੋ ਹਿੱਸਿਆਂ ਵਿਚ ਵੰਡੇ ਹੁੰਦੇ ਹਨ। ਇਕ 'ਸ਼ਾਹੀ ਕਲਾਕਾਰ' ਤੇ ਇਕ 'ਮਲੰਗ ਕਲਾਕਾਰ'। ਡਕੀਰ ਸਾਰੇ ਮਲੰਗ ਕਲਾਕਾਰਾਂ ਵਿਚ ਗਿਣੇ ਜਾਂਦੇ ਹਨ। ਪਰ ਉਹ ਸ਼ਾਹੀ ਕਲਾਕਾਰਾਂ ਤੋਂ ਵੱਧ ਲੋਕਾਂ ਵਿਚ ਮਾਨਤਾ ਰੱਖਦੇ ਹਨ। ਅੱਜ ਦੇ ਹਾਲਾਤ ਵਿਚ ਇਹ ਰਜਵਾੜਾਸ਼ਾਹੀ ਵਾਲੇ ਸੰਕਲਪ ਕਾਇਮ ਰੱਖਣੇ ਜ਼ਰੂਰੀ ਨਹੀਂ। ਸਰਕਾਰੀ ਸਰਪ੍ਰਸਤੀ ਲੈਣ ਤੋਂ ਇਹ ਮਤਲਬ ਨਹੀਂ ਹੋਣਾ ਚਾਹੀਦਾ ਕਿ ਤੁਸੀਂ ਕਲਾਕਾਰ ਹੋ ਤੇ ਆਪਣੀ ਜ਼ਮੀਰ ਜਾਂ ਕਲਾ ਸਮੇਂ ਦੇ ਰਾਜ ਅੱਗੇ ਵੇਚੀ ਹੋਈ ਹੈ। ਇਸ ਤਰ੍ਹਾਂ ਮੈਂ ਇਹ ਵੀ ਨਹੀਂ ਚਾਹੁੰਦਾ ਕਿ ਅਵਾਮੀ ਕਲਾਕਾਰ ਜਾਂ ਅਵਾਮੀ ਬੀਏਟਰ ਡਕੀਰਾਂ ਵਾਕੁਰ ਮਲੰਗ ਹੋਵੇ। ਅਸੀਂ ਬੀਏਟਰ ਵਰਕਰ ਆਧੁਨਿਕ ਸੋਚ ਸ਼ਕਤੀ ਨੂੰ ਅਪਣਾਉਂਦੇ ਹੋਏ ਬੀਏਟਰ ਕਲਾ ਅਤੇ ਆਪਣੇ ਲੋਕਾਂ ਵੱਲ ਆਪਣੇ ਬਣਦੇ ਫਰਜ਼ ਨਿਭਾਈਏ ਅਤੇ ਇਸੇ ਲਕਸ਼ ਨਾਲ ਸਟੇਟ ਅਤੇ ਬੀਏਟਰ ਦੇ ਗਿਸ਼ਤੇ ਨੂੰ ਸਮਝਦੇ ਹੋਏ ਆਪਣੀ ਚੋਣ ਕਰੀਏ।